

ਮੁਹਾਰਨੀ MUHARNI

ਭਜਨ ਹੈ । is meditation.

ਅ ਸ ਹ ਕ ਖ ਗ ਘ ਙ ਚ ਛ ਜ ਝ ਞ ਟ ਠ ਡ ਢ ਲ਼ ਤ ਥ ਦ ਧ ਨ ਪ ਫ ਬ ਭ ਮ ਯ ਰ ਲ ਵ ੜ
ਆ ਸਾ ਹਾ ਕਾ ਖਾ ਗਾ ਘਾ ਙਾ ਚਾ ਛਾ ਜਾ ਝਾ ਞਾ ਟਾ ਠਾ ਡਾ ਢਾ ਲ਼ਾ ਤਾ ਥਾ ਦਾ ਧਾ ਨਾ ਪਾ ਫਾ ਬਾ ਭਾ ਮਾ ਯਾ ਰਾ ਲਾ ਵਾ ੜਾ
ਇ ਸਿ ਹਿ ਕਿ ਖਿ ਗਿ ਘਿ ਙਿ ਚਿ ਛਿ ਜਿ ਝਿ ਞਿ ਟਿ ਠਿ ਡਿ ਢਿ ਲ਼ਿ ਤਿ ਥਿ ਦਿ ਧਿ ਨਿ ਪਿ ਫਿ ਬਿ ਭਿ ਮਿ ਯਿ ਰਿ ਲਿ ਵਿ ਝਿ
ਈ ਸੀ ਹੀ ਕੀ ਖੀ ਗੀ ਘੀ ਙੀ ਚੀ ਛੀ ਜੀ ਝੀ ਞੀ ਟੀ ਠੀ ਡੀ ਢੀ ਲ਼ੀ ਤੀ ਥੀ ਦੀ ਧੀ ਨੀ ਪੀ ਫੀ ਬੀ ਭੀ ਮੀ ਯੀ ਰੀ ਲੀ ਵੀ ਝੀ
ਉ ਸੁ ਹੁ ਕੁ ਖੁ ਗੁ ਘੁ ਙੁ ਚੁ ਛੁ ਜੁ ਝੁ ਞੁ ਟੁ ਠੁ ਡੁ ਢੁ ਲ਼ੁ ਤੁ ਥੁ ਦੁ ਧੁ ਨੁ ਪੁ ਫੁ ਬੁ ਭੁ ਮੁ ਯੁ ਰੁ ਲੁ ਵੁ ੜੁ
ਉ ਸੁ ਹੁ ਕੁ ਖੁ ਗੁ ਘੁ ਙੁ ਚੁ ਛੁ ਜੁ ਝੁ ਞੁ ਟੁ ਠੁ ਡੁ ਢੁ ਲ਼ੁ ਤੁ ਥੁ ਦੁ ਧੁ ਨੁ ਪੁ ਫੁ ਬੁ ਭੁ ਮੁ ਯੁ ਰੁ ਲੁ ਵੁ ੜੁ
ਏ ਸੇ ਹੇ ਕੇ ਖੇ ਗੇ ਘੇ ਙੇ ਚੇ ਛੇ ਜੇ ਝੇ ਞੇ ਟੇ ਠੇ ਡੇ ਢੇ ਲ਼ੇ ਤੇ ਥੇ ਦੇ ਧੇ ਨੇ ਪੇ ਫੇ ਬੇ ਭੇ ਮੇ ਯੇ ਰੇ ਲੇ ਵੇ ੜੇ
ਐ ਸੈ ਹੈ ਕੈ ਖੈ ਗੈ ਘੈ ਙੈ ਚੈ ਛੈ ਜੈ ਝੈ ਞੈ ਟੈ ਠੈ ਡੈ ਢੈ ਲ਼ੈ ਤੈ ਥੈ ਦੈ ਧੈ ਨੈ ਪੈ ਫੈ ਬੈ ਭੈ ਮੈ ਯੈ ਰੈ ਲੈ ਵੈ ੜੈ
ਓ ਸੋ ਹੋ ਕੋ ਖੋ ਗੋ ਘੋ ਙੋ ਚੋ ਛੋ ਜੋ ਝੋ ਞੋ ਟੋ ਠੋ ਡੋ ਢੋ ਲ਼ੋ ਤੋ ਥੋ ਦੋ ਧੋ ਨੋ ਪੋ ਫੋ ਬੋ ਭੋ ਮੋ ਯੋ ਰੋ ਲੋ ਵੋ ੜੋ
ਔ ਸੌ ਹੌ ਕੌ ਖੌ ਗੌ ਘੌ ਙੌ ਚੌ ਛੌ ਜੌ ਝੌ ਞੌ ਟੌ ਠੌ ਡੌ ਢੌ ਲ਼ੌ ਤੌ ਥੌ ਦੌ ਧੌ ਨੌ ਪੌ ਫੌ ਬੌ ਭੌ ਮੌ ਯੌ ਰੌ ਲੌ ਵੌ ੜੌ
ਅੰ ਸੰ ਹੰ ਕੰ ਖੰ ਗੰ ਘੰ ਙੰ ਚੰ ਛੰ ਜੰ ਝੰ ਞੰ ਟੰ ਠੰ ਡੰ ਢੰ ਲ਼ੰ ਤੰ ਥੰ ਦੰ ਧੰ ਨੰ ਪੰ ਫੰ ਬੰ ਭੰ ਮੰ ਯੰ ਰੰ ਲੰ ਵੰ ੜੰ
ਆਂ ਸਾਂ ਹਾਂ ਕਾਂ ਖਾਂ ਗਾਂ ਘਾਂ ਙਾਂ ਚਾਂ ਛਾਂ ਜਾਂ ਝਾਂ ਞਾਂ ਟਾਂ ਠਾਂ ਡਾਂ ਢਾਂ ਲ਼ਾਂ ਤਾਂ ਥਾਂ ਦਾਂ ਧਾਂ ਨਾਂ ਪਾਂ ਫਾਂ ਬਾਂ ਭਾਂ ਮਾਂ ਯਾਂ ਰਾਂ ਲਾਂ ਵਾਂ ੜਾਂ